

ਮਲਾਰ ਮਹਲਾ ੪ ॥ ਰਾਮ ਰਾਮ ਬੇਲਿ ਬੇਲਿ ਖੋਜਤੇ ਬਡਭਾਗੀ ॥ ਹਰਿ ਕਾ ਪੰਥੁ ਕੇਉ ਬਤਾਵੈ  
ਹਉ ਤਾ ਕੈ ਪਾਇ ਲਾਗੀ ॥੧॥ ਰਹਾਉ ॥ ਹਰਿ ਹਮਾਰੇ ਮੀਤੁ ਸਖਾਈ ਹਮ ਹਰਿ ਸਿਉ ਪ੍ਰੀਤਿ  
ਲਾਗੀ ॥ ਹਰਿ ਹਮ ਗਾਵਹਿ ਹਰਿ ਹਮ ਬੇਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥  
ਮਨਮੋਹਨ ਮੇਰੇ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥ ਹਰਿ ਦੇਖੇ ਜੀਵਤ ਹੈ ਨਾਨਕੁ ਇਕ  
ਨਿਮਖ ਪਲੇ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥ {ਪੰਨਾ 1265-1266}

ਪਦ ਅਰਥ:- ਬਡਭਾਗੀ—ਵੱਡੇ ਭਾਗਾਂ ਵਾਲੇ ਮਨੁੱਖ। ਪੰਥੁ—ਰਸਤਾ। ਹਉ—ਮੈਂ। ਤਾ ਕੈ ਪਾਇ—  
ਉਸ ਦੇ ਪੈਰੀਂ। ਲਾਗੀ—ਲਾਗੀ, ਮੈਂ ਲੱਗਦਾ ਹਾਂ।1। ਰਹਾਉ।

ਸਖਾਈ—ਸਾਥੀ, ਮਦਦਗਾਰ। ਸਿਉ—ਨਾਲ। ਹਮ ਗਾਵਹਿ—ਅਸੀਂ ਗਾਂਦੇ ਹਾਂ (ਮੈਂ ਗਾਂਦਾ ਹਾਂ)। ਹਮ  
ਬੇਲਹਿ—ਅਸੀਂ ਉਚਾਰਦੇ ਹਾਂ (ਮੈਂ ਜਪਦਾ ਹਾਂ)। ਹਮ—ਅਸਾਂ, ਮੈਂ। ਦੁਤੀਆ—ਦੂਜੀ।1।

ਪਰਮਾਨੰਦੁ—ਪਰਮ ਆਨੰਦ ਦਾ ਮਾਲਕ। ਬੈਰਾਗੀ—ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿਣ ਵਾਲਾ।  
ਜੀਵਤ ਹੈ—ਜੀਉਂਦਾ ਹੈ, ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਨਿਮਖ—(inmy—) ਅੱਖ  
ਝਮਕਣ ਜਿਤਨਾ ਸਮਾ। ਮੁਖਿ ਲਾਗੀ—ਮੂੰਹ ਲੱਗਦਾ ਹੈ, ਦਿੱਸਦਾ ਹੈ, ਦਰਸਨ ਦੇਂਦਾ ਹੈ।2।

ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਉਚਾਰਿਆ ਕਰ। ਵੱਡੇ ਭਾਗਾਂ ਵਾਲੇ ਹਨ ਉਹ  
ਮਨੁੱਖ ਜੋ (ਪਰਮਾਤਮਾ ਦਾ ਦਰਸਨ ਕਰਨ ਲਈ) ਭਾਲ ਕਰਦੇ ਹਨ। ਹੇ ਭਾਈ! ਮੈਂ (ਤਾਂ) ਉਸ  
ਮਨੁੱਖ ਦੇ ਚਰਨੀਂ ਲੱਗਦਾ ਹਾਂ ਜਿਹੜਾ ਮੈਨੂੰ ਪਰਮਾਤਮਾ ਦਾ ਰਾਹ ਦੱਸ ਦੇਵੇ।1। ਰਹਾਉ।

ਹੇ ਭਾਈ! ਪਰਮਾਤਮਾ ਹੀ ਮੇਰਾ ਮਿੱਤਰ ਹੈ ਮੇਰਾ ਮਦਦਗਾਰ ਹੈ, ਪਰਮਾਤਮਾ ਨਾਲ (ਹੀ) ਮੇਰਾ  
ਪਿਆਰ ਬਣਿਆ ਹੋਇਆ ਹੈ। ਮੈਂ ਪਰਮਾਤਮਾ ਦੀ ਹੀ ਸਿਫਤਿ-ਸਾਲਾਹ ਦੇ ਗੀਤ ਗਾਂਦਾ ਹਾਂ, ਮੈਂ  
ਪਰਮਾਤਮਾ ਦਾ ਹੀ ਨਾਮ ਜਪਦਾ ਹਾਂ। ਪ੍ਰਭੂ ਤੋਂ ਬਿਨਾ ਕਿਸੇ ਹੋਰ ਦਾ ਪਿਆਰ ਮੈਂ ਛੱਡ ਦਿੱਤਾ  
ਹੋਇਆ ਹੈ।1।

ਹੇ ਭਾਈ! ਸਭ ਦੇ ਮਨ ਨੂੰ ਮੋਹ ਲੈਣ ਵਾਲਾ ਪਰਮਾਤਮਾ ਹੀ ਮੇਰਾ ਪ੍ਰੀਤਮ ਹੈ। ਉਹ ਪਰਮਾਤਮਾ  
ਸਭ ਤੋਂ ਉੱਚੇ ਆਨੰਦ ਦਾ ਮਾਲਕ ਹੈ, ਮਾਇਆ ਦੇ ਪ੍ਰਭਾਵ ਤੋਂ ਉੱਚਾ ਰਹਿਣ ਵਾਲਾ ਹੈ।

ਹੇ ਭਾਈ! ਜੇ ਉਸ ਪਰਮਾਤਮਾ ਦਾ ਦਰਸਨ ਅੱਖ ਝਮਕਣ ਜਿਤਨੇ ਸਮੇਂ ਲਈ ਹੋ ਜਾਏ, ਇਕ ਪਲ  
ਭਰ ਲਈ ਹੋ ਜਾਏ, ਤਾਂ ਨਾਨਕ ਉਸ ਦਾ ਦਰਸਨ ਕਰ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ  
ਹੈ।2। 2।9। 9।13।9। 31।

ਸ਼ਬਦਾਂ ਦਾ ਵੇਰਵਾ:

ਮਹਲਾ 1 . . . .— 9

ਮਹਲਾ 3 . . . — 13

ਮਹਲਾ 4 . . . .— 9

..... —

.. ਜੋੜ . . . . 31